

ਸਿਟੀ ਆਫ ਬ੍ਰੈਂਪਟਨ ਨੇ ਆਪਣੇ ਬ੍ਰੈਂਪਟਨ ਕੋਵਿਡ-19 ਲਾਜ਼ਮੀ ਚਿਹਰਾ ਢਕਣਾ ਬਾਇ-ਲਾਅ ਨੂੰ ਅੱਪਡੇਟ ਕੀਤਾ ਅਤੇ ਅੱਗੇ ਵਧਾਇਆ

ਬ੍ਰੈਂਪਟਨ, ਓਨਟੈਰੀਓ (17 ਜੂਨ, 2021) – ਪੀਲ ਪਬਲਿਕ ਹੈਲਥ (Peel Public Health) ਦੀ ਸਲਾਹ ਤੋਂ ਬਾਅਦ, ਸਿਟੀ ਆਫ ਬ੍ਰੈਂਪਟਨ ਨੇ, ਆਪਣੇ ਬ੍ਰੈਂਪਟਨ ਕੋਵਿਡ-19 ਲਾਜ਼ਮੀ ਚਿਹਰਾ ਢਕਣਾ (ਮੈਨਡੇਟਰੀ ਫੇਸ ਕਵਰਿੰਗਸ) ਬਾਇ-ਲਾਅ (Brampton COVID-19 Mandatory Face Coverings By-law) ਨੂੰ ਅੱਪਡੇਟ ਕੀਤਾ ਅਤੇ 30 ਸਤੰਬਰ, 2021 ਤੱਕ ਅੱਗੇ ਵਧਾ ਦਿੱਤਾ ਹੈ।

ਕੋਵਿਡ-19 ਲਾਜ਼ਮੀ ਚਿਹਰਾ ਢਕਣਾ ਬਾਇ-ਲਾਅ ਹੇਠ, ਬ੍ਰੈਂਪਟਨ ਵਿੱਚ ਸਾਰੀਆਂ ਇਨਡੋਰ ਪਬਲਿਕ ਥਾਵਾਂ ਵਿਖੇ ਗੈਰ-ਮੈਡੀਕਲ ਮਾਸਕ (ਕੱਪੜੇ ਦੇ ਬਣੇ ਸਧਾਰਨ ਮਾਸਕ) ਪਹਿਨਣਾ ਜ਼ਰੂਰੀ ਹੈ। ਪਹਿਲਾਂ, ਸਕਾਰਫ, ਬੰਦਨਸ, ਨੈੱਕ ਗੋਟਰਸ ਜਾਂ ਨੈੱਕ ਵਾਰਮਰਸ ਅਤੇ ਐਕਸਲੇਸ਼ਨ ਵਾਲਵਸ ਵਾਲੇ ਮਾਸਕ, ਚਿਹਰਾ ਢਕਣ ਦੇ ਸਵੀਕਾਰਯੋਗ ਰੂਪ ਸਨ। ਪਰ ਹੁਣ ਸੰਸ਼ੋਧਿਤ ਬਾਇ-ਲਾਅ ਹੇਠ, ਚਿਹਰਾ ਢਕਣ ਵਾਲੀਆਂ ਇਸ ਤਰ੍ਹਾਂ ਦੀਆਂ ਚੀਜ਼ਾਂ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਸੰਸ਼ੋਧਿਤ ਬਾਇ-ਲਾਅ ਹੇਠ, ਮਾਸਕਾਂ ਨੂੰ ਖਾਣ-ਪੀਣ ਵਾਸਤੇ ਸਿਰਫ਼ ਤਦ ਹੀ ਹਟਾਇਆ ਜਾ ਸਕਦਾ ਹੈ, ਜੇਕਰ ਕੋਈ ਵਿਅਕਤੀ ਉਸ ਉਦੇਸ਼ ਲਈ ਨਿਯਤ ਖੇਤਰ ਵਿੱਚ ਬੈਠਾ ਹੋਵੇ।

ਹਾਲਾਂਕਿ ਰੀਜਨ ਆਫ ਪੀਲ (Region of Peel) ਵਿੱਚ ਵੈਕਸੀਨ ਕਵਰੇਜ ਵਧ ਰਹੀ ਹੈ, ਫਿਰ ਵੀ ਕਮਿਊਨਿਟੀ, ਕੋਵਿਡ-19 (COVID-19) ਦਾ ਕਾਫੀ ਵੱਧ ਕਮਿਊਨਿਟੀ ਟ੍ਰਾਂਸਮਿਸ਼ਨ ਦੇਖ ਰਹੀ ਹੈ, ਨਾਲ ਹੀ ਤੇਜ਼ੀ ਨਾਲ ਫੈਲਦੇ ਇਸਦੇ ਵੱਖਰੇ ਰੂਪਾਂ ਦਾ ਪ੍ਰਗਟ ਹੋਣਾ ਵੀ ਚਿੰਤਾ ਦੀ ਗੱਲ ਹੈ। ਨਿਵਾਸੀਆਂ ਲਈ ਲਾਜ਼ਮੀ ਹੈ ਕਿ ਉਹ ਇਸਨੂੰ ਫੈਲਣ ਤੋਂ ਰੋਕਣ ਲਈ, ਸਰੀਰਕ ਦੂਰੀ, ਚੰਗੀ ਤਰ੍ਹਾਂ ਸਫਾਈ ਰੱਖਣ ਅਤੇ ਮਾਸਕ ਪਹਿਨਣ ਵਰਗੇ ਉਪਾਅ ਜਾਰੀ ਰੱਖਣ।

ਗੈਰ-ਮੈਡੀਕਲ ਮਾਸਕਾਂ ਦੀ ਅਤੇ ਚਿਹਰੇ ਨੂੰ ਢਕਣ ਅਤੇ ਹੋਰ ਨਿੱਜੀ ਸੁਰੱਖਿਆਤਮਕ ਉਪਕਰਨ (ਪੀ.ਪੀ.ਈ.) (Personal Protective Equipment) (PPE) ਦੀ ਸਹੀ ਵਰਤੋਂ ਬਾਰੇ ਹੋਰ ਜਾਣਨ ਲਈ, peelregion.ca/coronavirus/prevention/ ਤੇ ਜਾਓ।

ਵਾਧੂ ਜਾਣਕਾਰੀ ਅਤੇ ਕਾਰੋਬਾਰੀਆਂ ਅਤੇ ਫੈਸਿਲਿਟੀ ਸੰਚਾਲਕਾਂ ਲਈ ਵਸੀਲੇ, brampton.ca/masks ਤੇ ਉਪਲਬਧ ਹਨ।

ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ, ਸਿਟੀ ਆਫ ਬ੍ਰੈਂਪਟਨ ਦੇ ਯਤਨਾਂ ਬਾਰੇ ਤਾਜ਼ਾ ਜਾਣਕਾਰੀ ਲਈ, brampton.ca/COVID19 ਤੇ ਜਾਓ।

-30-

ਮੀਡੀਆ ਸੰਪਰਕ

ਮੋਨਿਕਾ ਦੁੱਗਲ (Monika Duggal)

ਕੋਆਰਡੀਨੇਟਰ, ਮੀਡੀਆ ਐਂਡ ਕਮਿਊਨਿਟੀ ਐਂਗੇਜਮੈਂਟ

ਸਟ੍ਰੈਟੇਜਿਕ ਕਮਿਊਨਿਕੇਸ਼ਨ

ਸਿਟੀ ਆਫ ਬ੍ਰੈਂਪਟਨ

905-874-3426 | Monika.Duggal@brampton.ca